

ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥

Your walk is so graceful, and Your speech is so sweet.

ਕੁਹਕਨਿ ਕੋਕਿਲਾ ਤਰਲ ਜੁਆਣੀ ॥

You coo like a songbird, and your youthful beauty is alluring.

ਤਰਲਾ ਜੁਆਣੀ ਆਪਿ ਭਾਣੀ ਇਛ ਮਨ ਕੀ ਪੂਰੀਏ ॥

Your youthful beauty is so alluring; it pleases You, and it fulfills the heart's desires.

ਸਾਰੰਗ ਜਿਉ ਪਗੁ ਧਰੈ ਠਿਮਿ ਠਿਮਿ ਆਪਿ ਆਪੁ ਸੰਧੁਰਏ ॥

Like an elephant, You step with Your Feet so carefully; You are satisfied with Yourself.

ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ ਵਾਣੀ ॥

She who is imbued with the Love of such a Great Lord, flows intoxicated, like the waters of the Ganges.

ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ ਬਾਣੀ ॥੮॥੨॥

Prays Nanak, I am Your slave, O Lord; Your walk is so graceful, and Your speech is so sweet. ||8||2||